

ਤੁਖਾਰੀ ਮਹਲਾ ੧ ॥

Tukhaari, First Mehl:

ਮੇਰੇ ਲਾਲ ਰੰਗੀਲੇ ਹਮ ਲਾਲਨ ਕੇ ਲਾਲੇ ॥

O my Dear Beloved, I am the slave of Your slaves.

ਗੁਰਿ ਅਲਖੁ ਲਖਾਇਆ ਅਵਰੁ ਨ ਦੂਜਾ ਭਾਲੇ ॥

The Guru has shown me the Invisible Lord, and now, I do not seek any other.

ਗੁਰਿ ਅਲਖੁ ਲਖਾਇਆ ਜਾ ਤਿਸੁ ਭਾਇਆ ਜਾ ਪ੍ਰਭਿ ਕਿਰਪਾ ਧਾਰੀ ॥

The Guru showed me the Invisible Lord, when it pleased Him, and when God showered His Blessings.

ਜਗਜੀਵਨੁ ਦਾਤਾ ਪੁਰਖੁ ਬਿਧਾਤਾ ਸਹਜਿ ਮਿਲੇ ਬਨਵਾਰੀ ॥

The Life of the World, the Great Giver, the Primal Lord, the Architect of Destiny, the Lord of the woods - I have met Him with intuitive ease.

ਨਦਰਿ ਕਰਹਿ ਤੂ ਤਾਰਹਿ ਤਰੀਐ ਸਚੁ ਦੇਵਹੁ ਦੀਨ ਦਇਆਲਾ ॥

Bestow Your Glance of Grace and carry me across, to save me. Please bless me with the Truth, O Lord, Merciful to the meek.

ਪ੍ਰਣਵਤਿ ਨਾਨਕ ਦਾਸਨਿ ਦਾਸਾ ਤੂ ਸਰਬ ਜੀਆ ਪ੍ਰਤਿਪਾਲਾ ॥੧॥

Prays Nanak, I am the slave of Your slaves. You are the Cherisher of all souls.
||1||

ਭਰਿਪੁਰਿ ਧਾਰਿ ਰਹੇ ਅਤਿ ਪਿਆਰੇ ॥

My Dear Beloved is enshrined throughout the Universe.

ਸਬਦੇ ਰਵਿ ਰਹਿਆ ਗੁਰ ਰੂਪਿ ਮੁਰਾਰੇ ॥

The Shabad is pervading, through the Guru, the Embodiment of the Lord.

ਗੁਰ ਰੂਪ ਮੁਰਾਰੇ ਤ੍ਰਿਭਵਣ ਧਾਰੇ ਤਾ ਕਾ ਅੰਤੁ ਨ ਪਾਇਆ ॥

The Guru, the Embodiment of the Lord, is enshrined throughout the three worlds; His limits cannot be found.

ਰੰਗੀ ਜਿਨਸੀ ਜੰਤ ਉਪਾਏ ਨਿਤ ਦੇਵੈ ਚੜੈ ਸਵਾਇਆ ॥

He created the beings of various colors and kinds; His Blessings increase day by day.

ਅਪਰੰਪਰੁ ਆਪੇ ਥਾਪਿ ਉਥਾਪੇ ਤਿਸੁ ਭਾਵੈ ਸੋ ਹੋਵੈ ॥

The Infinite Lord Himself establishes and disestablishes; whatever pleases Him, happens.

ਨਾਨਕ ਹੀਰਾ ਹੀਰੈ ਬੇਧਿਆ ਗੁਣ ਕੈ ਹਾਰਿ ਪਰੋਵੈ ॥੨॥

O Nanak, the diamond of the mind is pierced through by the diamond of spiritual wisdom. The garland of virtue is strung. ||2||

ਗੁਣ ਗੁਣਹਿ ਸਮਾਣੇ ਮਸਤਕਿ ਨਾਮ ਨੀਸਾਣੇ ॥

The virtuous person merges in the Virtuous Lord; his forehead bears the insignia of the Naam, the Name of the Lord.

ਸਚੁ ਸਾਚਿ ਸਮਾਇਆ ਚੁਕਾ ਆਵਣ ਜਾਣੇ ॥

The true person merges in the True Lord; his comings and goings are over.

ਸਚੁ ਸਾਚਿ ਪਛਾਤਾ ਸਾਚੈ ਰਾਤਾ ਸਾਚੁ ਮਿਲੈ ਮਨਿ ਭਾਵੈ ॥

The true person realizes the True Lord, and is imbued with Truth. He meets the True Lord, and is pleasing to the Lord's Mind.

ਸਾਚੇ ਉਪਰਿ ਅਵਰੁ ਨ ਦੀਸੈ ਸਾਚੇ ਸਾਚਿ ਸਮਾਵੈ ॥

No one else is seen to be above the True Lord; the true person merges in the True Lord.

ਮੋਹਨਿ ਮੋਹਿ ਲੀਆ ਮਨੁ ਮੇਰਾ ਬੰਧਨ ਖੋਲਿ ਨਿਰਾਰੇ ॥

The Fascinating Lord has fascinated my mind; releasing me from bondage, He has set me free.

ਨਾਨਕ ਜੋਤੀ ਜੋਤਿ ਸਮਾਣੀ ਜਾ ਮਿਲਿਆ ਅਤਿ ਪਿਆਰੇ ॥੩॥

O Nanak, my light merged into the Light, when I met my most Darling Beloved. ||3||

ਸਚ ਘਰੁ ਖੋਜਿ ਲਹੇ ਸਾਚਾ ਗੁਰ ਥਾਨੋ ॥

By searching, the true home, the place of the True Guru is found.

ਮਨਮੁਖਿ ਨਹ ਪਾਈਐ ਗੁਰਮੁਖਿ ਗਿਆਨੋ ॥

The Gurmukh obtains spiritual wisdom, while the self-willed manmukh does not.

ਦੇਵੈ ਸਚੁ ਦਾਨੋ ਸੋ ਪਰਵਾਨੋ ਸਦ ਦਾਤਾ ਵਡ ਦਾਣਾ ॥

Whoever the Lord has blessed with the gift of Truth is accepted; the
Supremely Wise Lord is forever the Great Giver.

ਅਮਰੁ ਅਜੋਨੀ ਅਸਥਿਰੁ ਜਾਪੈ ਸਾਚਾ ਮਹਲੁ ਚਿਰਾਣਾ ॥

He is known to be Immortal, Unborn and Permanent; the True Mansion of His
Presence is everlasting.

ਦੋਤਿ ਉਚਾਪਤਿ ਲੇਖੁ ਨ ਲਿਖੀਐ ਪ੍ਰਗਟੀ ਜੋਤਿ ਮੁਰਾਰੀ ॥

The day-to-day account of deeds is not recorded for that person, who
manifests the radiance of the Divine Light of the Lord.

ਨਾਨਕ ਸਾਚਾ ਸਾਚੈ ਰਾਚਾ ਗੁਰਮੁਖਿ ਤਰੀਐ ਤਾਰੀ ॥੪॥੫॥

O Nanak, the true person is absorbed in the True Lord; the Gurmukh crosses
over to the other side. ||4||5||